

## ਵਰਚੂਅਲ ਹੈਲਥ

**ਵਟਸਐਪ ਦੀ ਵਰਤੋਂ ਨਾਲ ਘਰੋਂ ਮਿਲਾਪ ਕਰਨਾ**

**Virtual Health**

**Connecting From Home Using WhatsApp**



ਵਰਚੂਅਲ ਹੈਲਥ ਰਾਹੀਂ ਤੁਸੀਂ ਆਪਣੇ ਘਰੋਂ ਸਿਹਤ ਸੰਭਾਲ ਟੀਮ ਦੇ ਮੈਂਬਰਾਂ ਨੂੰ ਦੇਖ, ਸੁਣ ਸਕਦੇ ਹੋ, ਅਤੇ ਗਲ ਬਾਤ ਕਰ ਸਕਦੇ ਹੋ।

ਇਸ ਲਈ ਤੁਸੀਂ ਆਪਣਾ ਸਮਾਰਟਫੋਨ, ਟੇਬਲੈਟ ਜਾਂ ਕੈਮਰੇ ਅਤੇ ਮਾਈਕ੍ਰੋਫੋਨ ਵਾਲਾ ਨਿੱਜੀ ਕੰਪਿਊਟਰ ਵਰਤ ਸਕਦੇ ਹੋ।

ਤੁਹਾਨੂੰ ਕੇਬਲ ਰਾਹੀਂ ਇੰਟਰਨੈੱਟ, ਵਾਈ.ਫਾਈ., ਸੈਟੋਲਾਈਟ, ਜਾਂ ਸੈਲੂਲਰ ਡੇਟਾ ਨਾਲ ਕੁਨੈਕਸ਼ਨ ਚਾਹੀਦਾ ਹੈ। ਇਸ ਕੁਨੈਕਸ਼ਨ ਲਈ ਖਰਚਾ ਕਰਨਾ ਤੁਹਾਡੀ ਜ਼ਿੰਮੇਵਾਰੀ ਹੈ।



**ਵਰਚੂਅਲ ਹੈਲਥ ਦੀ ਵਰਤੋਂ ਰਾਹੀਂ ਤੁਸੀਂ...**

**Using virtual health, you can...**

- ✓ ਸਿਹਤ ਸੰਭਾਲ ਕਰਨ ਵਾਲਿਆਂ ਅਤੇ ਸੇਵਾਵਾਂ ਨਾਲ **ਸੰਪਰਕ ਕਰ ਸਕਦੇ ਹੋ।**
- ✓ ਸਿਹਤ ਸੰਭਾਲ ਕਰਨ ਵਾਲੇ ਨਾਲ ਆਪਣੇ ਘਰੋਂ ਹੀ **ਸੰਪਰਕ ਕਰ ਕੇ** ਆਪਣੀ ਦੇਖਭਾਲ ਦੀ ਪਲੈਨਿੰਗ ਕਰ ਸਕਦੇ ਹੋ।



ਤੁਹਾਡੀ ਸਿਹਤ ਸੰਭਾਲ ਕਰਨ ਵਾਲਿਆਂ ਵਿਚ ਤੁਹਾਡਾ ਪਰਵਾਰਕ ਡਾਕਟਰ, ਨਰਸ ਪ੍ਰੈਕਟੀਸ਼ਨਰ, ਡਾਇਟੀਸ਼ਨਰ, ਫਿਜ਼ਿਓਥੈਰੇਪਿਸਟ, ਆਕੂਪੇਸ਼ਨਲ ਥੈਰਪਿਸਟ, ਸਾਹ ਸਬੰਧੀ ਥੈਰਪਿਸਟ, ਸੋਸਲ ਵਰਕਰ ਜਾਂ ਵਿਸ਼ੇਸ਼ਗ (ਜਿਵੇਂ ਕਿ ਦਿਲ ਦਾ ਡਾਕਟਰ, ਗੁਰਦਿਆਂ ਦਾ ਡਾਕਟਰ ਜਾਂ ਮਨੋਵਿਗਿਆਨੀ) ਸ਼ਾਮਲ ਹਨ।

**ਵਰਚੂਅਲ ਹੈਲਥ ਦੀਆਂ ਮੁਲਾਕਾਤਾਂ ਬਾਰੇ**  
**About Virtual Health Visits**

- ਤੁਹਾਡੀ ਸਿਹਤ ਸੰਭਾਲ ਕਰਨ ਵਾਲਾ ਤੁਹਾਡਾ ਈਮੇਲ ਪਤਾ ਅਤੇ ਫੋਨ ਨੰਬਰ ਪੁੱਛੇਗਾ।  
ਇਹ ਇਸ ਲਈ ਕਿ ਤੁਹਾਨੂੰ ਨਿਰਦੇਸ਼ ਈਮੇਲ ਜਾਂ ਟੈਕਸਟ ਰਾਹੀਂ ਭੇਜੇ ਜਾ ਸਕਣ ਕਿ ਆਪਣੇ ਯੰਤਰ ਰਾਹੀਂ ਵਰਚੂਅਲ ਹੈਲਥ ਦੀ ਮੁਲਾਕਾਤ ਵਿਚ ਤੁਸੀਂ ਕਿਵੇਂ ਸ਼ਾਮਲ ਹੋਣਾ ਹੈ।  
ਇਸ ਵਿਚ ਮੀਟਿੰਗ ਲਈ ਸੱਦਾ ਵੀ ਸ਼ਾਮਲ ਹੋ ਸਕਦਾ ਹੈ।
- ਆਪਣੇ ਜੰਕ ਫੋਲਡਰ ਸਮੇਤ ਕੰਪਿਊਟਰ ਜਾਂ ਫੋਨ ਤੇ ਈਮੇਲ ਚੈਕ ਕਰ ਕੇ ਸੁਨਿਸ਼ਚਿਤ ਕਰੋ ਕਿ ਤੁਹਾਨੂੰ ਜਾਣਕਾਰੀ (ਅਤੇ ਸੱਦਾ) ਮਿਲ ਗਏ ਹਨ।  
ਜੇ ਤੁਹਾਨੂੰ ਕੁਝ ਨਹੀਂ ਮਿਲਿਆ, ਤਾਂ ਆਪਣੇ ਸਿਹਤ ਸੰਭਾਲ ਕਰਨ ਵਾਲੇ ਨੂੰ ਸੰਪਰਕ ਕਰੋ।
- ਈਮੇਲ ਜਾਂ ਟੈਕਸਟ ਦਾ ਜਵਾਬ ਦੇ ਕੇ ਮੀਟਿੰਗ ਬਾਰੇ ਤਸਦੀਕ ਕਰੋ। ਆਪਣੇ ਕੈਲੰਡਰ ਵਿਚ ਤਾਰੀਖ ਨੋਟ ਕਰ ਲਵੋ।
- ਵਰਚੂਅਲ ਹੈਲਥ ਦੀਆਂ ਮੀਟਿੰਗਾਂ ਨੂੰ ਸੇਵਾ ਸੰਭਾਲ ਕਰਨ ਵਾਲੇ ਨਾਲ ਰੈਗੂਲਰ ਮੁਲਾਕਾਤਾਂ ਵਾਂਗ ਹੀ ਸਮਝੋ। ਤੁਸੀਂ ਆਪਣੇ ਸੇਵਾ ਸੰਭਾਲ ਕਰਨ ਵਾਲੇ ਨੂੰ ਦੇਖ, ਸੁਣ ਅਤੇ ਉਸ ਨਾਲ ਗਲ ਬਾਤ ਵੀ ਕਰ ਸਕੋਗੇ। ਉਹ ਵੀ ਤੁਹਾਨੂੰ ਦੇਖ, ਸੁਣ ਅਤੇ ਤੁਹਾਡੇ ਨਾਲ ਗਲ ਬਾਤ ਕਰ ਸਕਣਗੇ।
- ਸਾਫ਼ ਅਤੇ ਆਮ ਵਾਂਗ ਬੋਲੋ। ਤੁਹਾਨੂੰ ਜ਼ਿਆਦਾ ਉੱਚਾ ਬੋਲਣ ਜਾਂ ਚੀਕਣ ਦੀ ਲੋੜ ਨਹੀਂ।
- ਜਦੋਂ ਮੁਨਾਸਬ ਹੋਵੇ ਤੁਸੀਂ ਪਰਵਾਰਕ ਮੈਂਬਰ ਜਾਂ ਦੋਸਤ ਨੂੰ ਆਪਣੇ ਨਾਲ ਰੱਖ ਸਕਦੇ ਹੋ। ਕਿਰਪਾ ਕਰ ਕੇ ਮੁਲਾਕਾਤ ਦੇ ਸ਼ੁਰੂ ਵਿਚ ਉਨ੍ਹਾਂ ਦੀ ਜਾਣ ਪਛਾਣ ਕਰਵਾ ਦਿਓ।
- ਜੇ ਤੁਸੀਂ ਸਮਝਦੇ ਹੋ ਕਿ ਵਰਚੂਅਲ ਹੈਲਥ ਤੁਹਾਡੀ ਲੋੜ ਪੂਰੀ ਨਹੀਂ ਕਰਦਾ ਤਾਂ ਤੁਸੀਂ ਕਿਸੇ ਸਮੇਂ ਵੀ ਬੰਦ ਕਰ ਸਕਦੇ ਹੋ।  
ਤੁਸੀਂ ਬਾਅਦ ਵਿਚ ਆਹਮਣੇ ਸਾਹਮਣੇ ਜਾਂ ਫੋਨ ਤੇ ਮੁਲਾਕਾਤ ਲਈ ਸਮਾਂ ਨਿਸਚਿਤ ਕਰ ਸਕਦੇ ਹੋ।

ਵਰਚੂਅਲ ਹੈਲਥ ਦੀ ਮੁਲਾਕਾਤ ਕਿੰਨੀ ਲੰਮੀ ਹੁੰਦੀ ਹੈ?

### How long is a Virtual Health visit?

ਵਰਚੂਅਲ ਹੈਲਥ ਦੀ ਮੁਲਾਕਾਤ ਦਾ ਸਮਾਂ ਘੱਟ ਵੱਧ ਹੋ ਸਕਦਾ ਹੈ। ਇਹ ਤੁਹਾਡੀ ਮੈਡੀਕਲ ਹਾਲਤ ਅਤੇ ਦੇਖ ਭਾਲ ਦੀ ਲੋੜ ਤੇ ਨਿਰਭਰ ਕਰਦਾ ਹੈ।

**ਕੀ ਮੈਂ ਫਿਰ ਵੀ ਸੇਵਾ ਸੰਭਾਲ ਕਰਨ ਵਾਲੇ ਨੂੰ ਆਪ ਖੁਦ ਮਿਲ ਸਕਦਾ ਹਾਂ? Can I still meet with my healthcare provider in person?**

ਹਾਂ, ਵਰਚੂਅਲ ਹੈਲਥ ਤੁਹਾਡਾ ਇੱਕ ਵਿਕਲਪ ਹੈ।

ਜੇ ਤੁਸੀਂ ਚੰਗਾ ਸਮਝਦੇ ਹੋ ਤਾਂ ਆਹਮਣੇ ਸਾਹਮਣੇ ਬੈਠਣ ਲਈ ਵੀ ਮੁਲਾਕਾਤ ਨਿਸ਼ਚਿਤ ਕਰ ਸਕਦੇ ਹੋ। ਪਰ ਐਸੀ ਮੀਟਿੰਗ ਦਾ ਬੰਦੋਬਸਤ ਕਰਨ ਲਈ ਸਮਾਂ ਜ਼ਿਆਦਾ ਲੱਗਦਾ ਹੈ। ਤੁਹਾਨੂੰ ਮੁਲਾਕਾਤ ਤੇ ਜਾਣ ਲਈ ਸਫਰ ਵੀ ਕਰਨਾ ਪਵੇਗਾ।



**ਵਟਸਐਪ ਦੀ ਵਰਤੋਂ ਨਾਲ ਵਰਚੂਅਲ ਹੈਲਥ ਦੀ ਮੁਲਾਕਾਤ ਵਿਚ ਸ਼ਾਮਲ ਹੋਣਾ**

### Joining your Virtual Health Visit using WhatsApp



ਵਟਸਐਪ ਇੱਕ ਮੁਫ਼ਤ ਐਪਲੀਕੇਸ਼ਨ ਹੈ ਜੋ ਤੁਸੀਂ ਆਪਣੇ ਸਮਾਰਟਫੋਨ ਜਾਂ ਟੈਬਲੈਟ ਤੇ ਉਤਾਰ ਸਕਦੇ ਹੋ। ਤੁਹਾਡੇ ਵੱਲੋਂ **ਵਟਸਐਪ** ਨੂੰ ਤੁਹਾਡੇ ਸੰਪਰਕਾਂ ਨਾਲ ਪਹੁੰਚ ਅਤੇ ਤੁਹਾਡੀਆਂ ਛੋਟੇ ਅਤੇ ਵੀਡੀਓ ਰਿਕਾਰਡ ਕਰਨ ਦੀ ਮਨਜ਼ੂਰੀ ਚਾਹੀਦੀ ਹੈ।

ਆਪਣੇ ਫੋਨ ਨੰਬਰ ਅਤੇ ਨਾਮ ਦੀ ਮਦਦ ਨਾਲ ਆਪਣਾ ਖਾਤਾ ਖੋਲੋ।

**ਵਟਸਐਪ** ਤੁਹਾਡੇ ਫੋਨ ਜਾਂ ਟੈਬਲੈਟ ਦਾ ਇੰਟਰਨੈੱਟ ਕੁਨੈਕਸ਼ਨ (ਵਾਈ-ਫਾਈ, ਜਾਂ ਸੈਲੂਲਰ ਡੇਟਾ) ਵਰਤਦਾ ਹੈ।

**ਵਟਸਐਪ ਮੈਸੰਜਰ** ਡਾਊਨਲੋਡ ਕਰੋ।

ਐਪਲ iOS: ਆਈ. ਫੋਨ iOS 9.0 ਜਾਂ ਵੱਡੇ ਲਈ।

[apps.apple.com](https://apps.apple.com)



ਐਨਰਾਇਡ: ਇਸ ਲਈ ਐਨਰਾਇਡ 4.0.3 ਜਾਂ ਵੱਡਾ ਚਾਹੀਦਾ ਹੈ।

[play.google.com](https://play.google.com)

ਇਹ QR ਕੋਡ (ਜਿਸ ਦਾ ਮਤਲਬ ਹੈ ‘ਜਲਦੀ ਪਹੁੰਚ ਵਾਲਾ’ ਕੋਡ) ਇੱਕ ਕਿਸਮ ਦਾ ਬਾਰ ਕੋਡ ਹੈ ਜਿਸ ਨੂੰ ਤੁਸੀਂ ਸਮਾਰਟ ਫੋਨ ਦੇ ਕੈਮਰੇ ਨਾਲ ਸਕੈਨ ਕਰ ਸਕਦੇ ਹੋ। ਸਕੈਨ ਹੋਣ ਤੋਂ ਬਾਅਦ ਇਹ ਤੁਹਾਨੂੰ ਆਪਣੇ ਆਪ ਇੰਟਰਨੈੱਟ ਦੇ ਠੀਕ ਪੰਨੇ ਤੇ ਲੈ ਜਾਏਗਾ।

**ਮੈਂ ਵਰਚੂਅਲ ਹੈਲਥ ਲਈ ਮੁਲਾਕਾਤ ਕਿਵੇਂ ਕਹਾਂ?**

### How do I ask for a Virtual Health visit?

ਆਪਣੇ ਸਿਹਤ ਸੰਭਾਲ ਕਰਨ ਵਾਲੇ ਨੂੰ ਪੁੱਛੋ ਕਿ ਤੁਹਾਡੀ ਦੇਖ ਭਾਲ ਦੀ ਪਲੈਨਿੰਗ ਲਈ ਕੀ ਵਰਚੂਅਲ ਹੈਲਥ ਮੁਲਾਕਾਤ ਤੁਹਾਡੇ ਲਈ ਸੰਭਵ ਅਤੇ ਮੁਨਾਸ਼ ਹੈ।

ਜੇ ਉਪਲਬਧ ਅਤੇ ਮੁਨਾਸ਼ ਹੋਇਆ ਤਾਂ ਤੁਹਾਡੀ ਸਿਹਤ ਸੰਭਾਲ ਕਰਨ ਵਾਲਾ ਤੁਹਾਡੀ ਪਹਿਲੀ ਵਰਚੂਅਲ ਹੈਲਥ ਦੀ ਮੁਲਾਕਾਤ ਲਈ ਟਾਈਮ ਦਾ ਬੰਦੋਬਸਤ ਕਰੇਗਾ।



### ਤੁਹਾਡੀ ਰਾਇ Your comments

ਅਸੀਂ ਤੁਹਾਡੀ ਰਾਇ ਦਾ ਸਵਾਗਤ ਕਰਦੇ ਹਾਂ।

ਕਿਰਪਾ ਕਰ ਕੇ ਆਪਣੇ ਸਿਹਤ ਸੰਭਾਲ ਕਰਨ ਵਾਲੇ ਕੋਲੋਂ ਸੰਤੁਸ਼ਟੀ ਸਰਵੇ ਦਾ ਫਾਰਮ ਭਰਨ ਲਈ ਮੰਗੋ।



**ਵੀਡੀਓ ਕਾਲ ਦਾ ਜੁਆਬ ਦੇਣ ਲਈ**

- ਜਦੋਂ ਤੁਹਾਡੇ ਯੰਤਰ ਵਿਚ ਘੰਟੀ ਵੱਜੇ। ਤਾਂ ਜੁਆਬ ਦੇਣ ਲਈ ਹਰੇ ਬਟਨ ਨੂੰ ਚਲਾਓ।

- ਜੇ ਤੁਹਾਡੀ ਸਿਹਤ ਸੰਭਾਲ ਕਰਨ ਵਾਲੇ ਕਰੋ ਕਿ ਜੋ ਤੁਸੀਂ ਦਿਖਾਉਣਾ ਚਾਹੀਦੇ ਹੋ ਦਿਖਾਓ ਤਾਂ **ਫਲਿਪ ਬਟਨ** ਦਬਾ ਕੇ ਕੈਮਰਾ ਉਸ ਜਗ੍ਹਾ ਵੱਲ ਕਰੋ ਜੋ ਤੁਸੀਂ ਦਿਖਾਉਣਾ ਚਾਹੀਦੇ ਹੋ।



- ਕਾਲ ਬੰਦ ਕਰਨ ਲਈ ਲਾਲ ਬਟਨ ਚਲਾਓ।



## ਵਰਚੂਅਲ ਹੈਲਥ: ਟੈਕਨਾਲੋਜੀ ਦੀ ਵਰਤੋਂ ਦੇ ਖਤਰੇ

## Virtual Health: Risks of Using Technology

**ਮੇਰੀ ਗੋਪਨੀਯਤਾ ਕਿਵੇਂ ਸੁਰੱਖਿਅਤ ਰੱਖੀ ਜਾਂਦੀ ਹੈ?**

**How is my privacy protected?**

ਆਪਣੀ ਨਿੱਜੀ ਜਾਣਕਾਰੀ ਭੇਜਣ ਵਿਚ ਇਸ ਕਿਸਮ ਦੀ ਟੈਕਨਾਲੋਜੀ ਦੀ ਵਰਤੋਂ ਵਿਚ ਖਤਰੇ ਹਨ।



ਜਦ ਤੱਕ ਬੜਾ ਜ਼ਰੂਰੀ ਨਾ ਹੋਵੇ ਅਸੀਂ ਨਿੱਜੀ ਜਾਣਕਾਰੀ ਈਮੇਲ ਰਾਹੀਂ ਨਹੀਂ ਭੇਜਦੇ। ਜੋ ਨਿੱਜੀ ਜਾਣਕਾਰੀ ਅਸੀਂ ਤੁਹਾਨੂੰ ਭੇਜਦੇ ਹਾਂ ਉਸ ਬਾਰੇ ਇਹ ਸੁਨਿਸ਼ਚਿਤ ਕਰਨ ਲਈ ਕਿ ਉਹ ਤੁਹਾਨੂੰ ਅਤੇ ਸਿਰਫ਼ ਤੁਹਾਨੂੰ ਹੀ ਮਿਲੀ ਹੈ ਇਸ ਲਈ ਅਸੀਂ ਜੋ ਕੁੱਝ ਵੀ ਕਰ ਸਕਦੇ ਹਾਂ ਉਹ ਕਰਦੇ ਹਾਂ, ਪਰ ਫਿਰ ਵੀ ਆਹਮਣੇ ਸਾਹਮਣੇ ਮੁਲਾਕਾਤ ਤੋਂ ਬਿਨਾਂ ਇਹ ਜਾਣਨਾ 100% ਸੰਭਵ ਨਹੀਂ ਕਿ ਅਸੀਂ ਕਿਸ ਨਾਲ ਸੰਪਰਕ ਕਰ ਰਹੇ ਹਾਂ।



ਇਹ ਭਰੋਸਾ ਰੱਖੋ ਕਿ ਤੁਹਾਡੀਆਂ ਵਰਚੂਅਲ ਹੈਲਥ ਮੁਲਾਕਾਤਾਂ ਨਾਲ ਸਬੰਧਿਤ ਹਰ ਇੱਕ ਚੀਜ਼ ਲਈ ਅਸੀਂ ਬੀ.ਸੀ. ਦੇ ਜਾਣਕਾਰੀ ਦੀ ਅਜਾਇਬੀ ਅਤੇ ਗੋਪਨੀਯਤਾ ਦੀ ਸੁਰੱਖਿਆ ਐਕਟ ਦੀ ਪਾਲਨਾ ਕਰਦੇ ਹਾਂ।

ਸਿਰਫ਼ ਉਹ ਸਿਹਤ ਸੰਭਾਲ ਕਰਨ ਵਾਲੇ ਜੋ ਤੁਹਾਡੀ ਸਿਹਤ ਸੰਭਾਲ ਕਰਨ ਵਿਚ ਸ਼ਾਮਲ ਹਨ, ਤੁਹਾਡੀ ਨਿੱਜੀ ਸਿਹਤ ਜਾਣਕਾਰੀ ਦੇਖ ਜਾਂ ਸੁਣ ਸਕਦੇ ਹਨ।

ਅਸੀਂ ਤੁਹਾਡੀ ਵਰਚੂਅਲ ਸਿਹਤ ਮੁਲਾਕਾਤ ਨੂੰ ਰਿਕਾਰਡ ਨਹੀਂ ਕਰਦੇ। ਅਸੀਂ ਤੁਹਾਨੂੰ ਵੀ ਰਿਕਾਰਡ ਨਾ ਕਰਨ ਲਈ ਕਹਿੰਦੇ ਹਾਂ।

ਤੁਹਾਡੀ ਵਰਚੂਅਲ ਮੁਲਾਕਾਤ ਬੜੀ ਸੁਰੱਖਿਅਤ (ਇਨਕ੍ਰਿਪਟਡ) ਹੁੰਦੀ ਹੈ। ਇਹ ਬਦਕਿਸਮਤੀ ਹੈ ਕਿ ਅਸੀਂ ਗਰੰਟੀ ਨਹੀਂ ਦੇ ਸਕਦੇ ਕਿ ਮੁਲਾਕਾਤ ਦੀ ਜਾਣਕਾਰੀ ਕੈਨੇਡਾ ਤੋਂ ਬਾਹਰ ਨਹੀਂ ਜਾਏਗੀ। ਇਹ ਇਸ ਲਈ ਕਿ ਇਹ ਟੈਕਨਾਲੋਜੀ ਦਾ ਕੰਮ ਕਰਨ ਦੇ ਤਰੀਕੇ ਅਤੇ ਐਪਲੀਕੇਸ਼ਨ ਵਾਲੀ ਕੰਪਨੀ ਕਿੱਥੇ ਹੈ ਤੇ ਨਿਰਭਰ ਕਰਦਾ ਹੈ।

ਅਸੀਂ ਤੁਹਾਡੀ ਜਾਣਕਾਰੀ ਬਾਰੇ ਕਿੰਨਾ ਧਿਆਨ ਰੱਖਦੇ ਹਾਂ ਇਸ ਬਾਰੇ ਹੋਰ ਜਾਣਕਾਰੀ ਲਈ ‘ਟੈਕਨਾਲੋਜੀ ਦੀ ਵਰਤੋਂ ਦੇ ਖਤਰੇ’ ਹੇਠ [‘Caring for Your Information’](#) ਦੇਖੋ ਅਤੇ ਇੰਟਰਨੈੱਟ ਤੇ ਇਹ ਦੇਖੋ:

- [fraserhealth.ca](http://fraserhealth.ca) ਤੇ [‘Virtual Health Tools’](#) ਦੇਖੋ
- ਉੱਪਰ ਦਿੱਤੀਆਂ ਲਿੰਕ ਤੇ ਕਲਿੱਕ ਕਰੋ
- ਇਸ QR ਕੋਡ ਨੂੰ ਸਕੈਨ ਕਰੋ



**ਕੀ ਬਿਜਲਈ ਯੰਤਰਾਂ ਰਾਹੀਂ ਗਲ ਬਾਤ ਕਰਨ ਵਿਚ ਖਤਰੇ ਹਨ?**

**Are there risks to communicating electronically?**



ਹਾਂ, ਬਦਕਿਸਮਤੀ ਨੂੰ ਖਤਰੇ ਹਨ।

- ਜੇ ਤੁਸੀਂ ਕੰਪਿਊਟਰ ਪ੍ਰੋਗਰਾਮਾਂ, ਐਪਲੀਕੇਸ਼ਨਜ਼ ਜਾਂ ਕੁੱਝ ਲੋਕਾਂ ਨੂੰ ਆਪਣੇ ਯੰਤਰਾਂ ਜਾਂ ਈਮੇਲ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿਓਗੇ ਤਾਂ ਇਹ ਸੰਭਵ ਹੈ ਕਿ ਉਹ ਤੁਹਾਡੀ ਜਾਣਕਾਰੀ ਲੈਣ ਲਈ ਬੇਨਤੀ ਕਰਨ, ਜਾਣਕਾਰੀ ਦੇਖਣ, ਬਦਲਣ ਜਾਂ ਮਿਟਾ ਦੇਣ।
- ਤੁਹਾਡੀ ਜਾਣਕਾਰੀ ਨੂੰ ਖਤਰਾ ਹੋ ਸਕਦਾ ਹੈ ਜੇ ਕਰ ਇਹ ਜਾਣਕਾਰੀ ਤੁਸੀਂ ਕੰਪਿਊਟਰ ਵਾਇਰਸ (ਗੰਦਾ ਪ੍ਰੋਗਰਾਮ ਜੋ ਆਮ ਤੌਰ 'ਤੇ ਤੁਹਾਡੀ ਮਰਜ਼ੀ ਤੋਂ ਬਿਨਾਂ ਤੁਹਾਡੇ ਕੰਪਿਊਟਰ ਵਿਚ ਪ੍ਰਵੇਸ਼ ਕਰ ਜਾਂਦਾ ਹੈ) ਨਾਲ ਪ੍ਰਭਾਵਿਤ ਕਿਸੇ ਯੰਤਰ ਵਿਚ ਸਟੋਰ ਕੀਤੀ ਗਈ ਹੈ।
- ਕੋਈ ਹੋਰ ਤੁਹਾਡੀ ਬਿਜਲਈ ਗਲ ਬਾਤ ਨੂੰ ਰਸਤੇ ਵਿਚ ਹੀ ਫੜ ਲੈਂਦਾ ਹੈ।

## ਮੈਂ ਆਪਣੀ ਗੋਪਨੀਯਤਾ ਕਿਵੇਂ ਸੁਰੱਖਿਅਤ ਰੱਖ ਸਕਦਾ ਹਾਂ?

### How can I protect my privacy?

ਕਿਰਪਾ ਕਰ ਕੇ ਨੋਟ ਕਰੋ ਕਿ ਤੁਹਾਡੀ ਜਾਣਕਾਰੀ ਇੱਕ ਵਾਰ ਕਿਸੇ ਯੰਤਰ ਤੇ ਸਟੋਰ ਹੋਣ ਤੋਂ ਬਾਅਦ ਅਸੀਂ ਉਸ ਨੂੰ ਕੰਟਰੋਲ ਨਹੀਂ ਕਰ ਸਕਦੇ:

- ਤੁਹਾਡੇ ਯੰਤਰ ਤੇ
- ਤੁਹਾਡੀ ਟੈਲੀਫੋਨ/ਇੰਟਰਨੈੱਟ ਵਾਲੀ ਕੰਪਨੀ ਦੁਆਰਾ ਸਾਫਟਵੇਅਰ ਜਾਂ ਐਪਲੀਕੇਸ਼ਨ ਦੇਣ ਵਾਲੀ ਵਾਲੀ ਕੰਪਨੀ
- ਕੋਈ ਹੋਰ ਐਪਲੀਕੇਸ਼ਨ ਜਿਸ ਨੂੰ ਤੁਹਾਡੇ ਮੈਸੇਜ ਤੱਕ ਪਹੁੰਚ ਹੋਵੇ

ਤੁਹਾਡੇ ਕੰਪਿਊਟਰ, ਟੇਬਲੈਟ, ਸਮਾਰਟਫੋਨ ਅਤੇ ਈਮੇਲ ਸੇਵਾਵਾਂ ਦੀ ਸੁਰੱਖਿਆ ਲਈ ਤੁਸੀਂ ਆਪ ਜ਼ਿੰਮੇਵਾਰ ਹੋ।




Image by Laci Monář from Pixabay

### ਗੋਪਨੀਯਤਾ ਦੀ ਸੁਰੱਖਿਆ ਲਈ ਕੁਝ ਸਲਾਹਾਂ: Tips to help protect your privacy:

- ✓ ਆਪਣਾ ਪਾਸਵਰਡ ਸੁਰੱਖਿਅਤ ਰੱਖੋ! ਨਹੀਂ ਤਾਂ ਕੋਈ ਹੋਰ ਤੁਹਾਡੇ ਯੰਤਰ ਜਾਂ ਈਮੇਲ ਖਾਤੇ ਰਾਹੀਂ ਤੁਹਾਡੀ ਥਾਂ ਤੇ ਸਾਨੂੰ ਜਾਣਕਾਰੀ ਲਈ ਬੇਨਤੀ ਕਰ ਸਕਦਾ ਹੈ।
- ✓ ਉਹ ਈਮੇਲਾਂ ਅਤੇ ਟੈਕਸਟ ਮਿਟਾ ਦਿਓ ਜੋ ਨਹੀਂ ਚਾਹੀਦੇ।
- ✓ ਕੰਪਿਊਟਰ ਦਾ ਸਾਫਟਵੇਅਰ ਅਤੇ ਐਪਲੀਕੇਸ਼ਨਾਂ ਕਿਸੇ ਭਰੋਸੇਯੋਗ ਵਸੀਲੇ ਤੋਂ ਹੀ ਲਵੇ (ਜਿਵੇਂ ਕਿ ਐਪਲ ਐਪ ਸਟੋਰ, ਗੂਗਲ ਪਲੇ)।
- ✓ ਆਪਣੇ ਯੰਤਰ ਦੇ ਆਗਿਆ ਵਾਲੇ ਕੰਟਰੋਲਾਂ ਨੂੰ ਸੈੱਟ ਕਰੋ ਤਾਂ ਕਿ ਐਪਲੀਕੇਸ਼ਨਾਂ ਤੁਹਾਡੇ ਟੈਕਸਟ ਮੈਸੇਜ ਅਤੇ ਈਮੇਲ ਤੱਕ ਨਾ ਪਹੁੰਚ ਸਕਣ।
- ✓ ਇਹ ਸੀਮਾ ਨਿਸ਼ਚਿਤ ਕਰੋ ਕਿ ਤੁਹਾਡੀਆਂ ਐਪਸ ਹੋਰ ਕਿਹੜੀ ਜਾਣਕਾਰੀ ਹਾਸਲ ਕਰ ਸਕਦੀਆਂ ਹਨ।
- ✓ ਵਾਈ.ਫਾਈ. ਦੀ ਵਰਤੋਂ ਸਮੇਂ ਵਾਈ.ਫਾਈ. ਕਿਸੇ ਸੁਰੱਖਿਅਤ ਨੈੱਟਵਰਕ ਤੋਂ ਲਵੇ। ਪਬਲਿਕ ਵਾਈ.ਫਾਈ. ਵਰਤਦੇ ਸਮੇਂ ਨਿੱਜੀ ਜਾਣਕਾਰੀ ਭੇਜਣ ਦੀ ਕੋਸ਼ਿਸ਼ ਨਾ ਕਰੋ।
- ✓ ਆਪਣੇ ਯੰਤਰਾਂ ਤੇ ਐਂਟੀ-ਵਾਇਰਸ ਸਾਫਟਵੇਅਰ ਵਰਤੋਂ। ਨਿਯਮਤ ਤੌਰ ਤੇ ਆਪਣੇ ਯੰਤਰਾਂ ਨੂੰ ਵਾਇਰਸ ਅਤੇ ਮਲਵੇਅਰ ਲਈ ਸਕੈਨ ਕਰੋ।
- ✓ ਜੇ ਤੁਸੀਂ ਆਪਣੇ ਕੰਪਿਊਟਰ ਦੀ ਸਕਰੀਨ ਆਪਣੇ ਸਿਹਤ ਸੰਭਾਲ ਕਰਨ ਵਾਲੇ ਨਾਲ ਸਾਂਝੀ ਕਰਦੇ ਹੋ ਤਾਂ ਇਹ ਸੁਨਿਸ਼ਚਿਤ ਕਰੋ ਕਿ ਉਹ ਤੁਹਾਡੀ ਕਿਸੇ ਐਸੀ ਜਾਣਕਾਰੀ ਨੂੰ ਨਾ ਦੇਖ ਸਕਣ ਜੋ ਤੁਸੀਂ ਗੁਪਤ ਰੱਖਣਾ ਚਾਹੁੰਦੇ ਹੋ।

**ਕੀ ਤੁਹਾਨੂੰ ਇਨ੍ਹਾਂ ਵਿਚੋਂ ਕੁਝ ਕੁ ਦੇ ਕਰਨ ਬਾਰੇ ਪੱਕਾ ਭਰੋਸਾ ਨਹੀਂ? Not sure how to do some of these things?**  
ਕਿਸੇ ਭਰੋਸੇਯੋਗ ਵਿਅਕਤੀ ਨੂੰ ਕਹੋ ਕਿ ਉਹ ਤੁਹਾਡੇ ਯੰਤਰ ਨੂੰ ਸੁਰੱਖਿਅਤਾ ਲਈ ਸੈੱਟ ਕਰ ਦੇਵੇ।